

ਆਸਾ ਮਹਲਾ ੫ ॥

Aasaa, Fifth Mehl:

ਅਪੁਸਟ ਬਾਤ ਤੇ ਭਈ ਸੀਧਰੀ ਦੂਤ ਦੁਸਟ ਸਜਨਈ ॥

That which was upside-down has been set upright; the deadly enemies and adversaries have become friends.

ਅੰਧਕਾਰ ਮਹਿ ਰਤਨੁ ਪ੍ਰਗਾਸਿਓ ਮਲੀਨ ਬੁਧਿ ਹਛਨਈ ॥੧॥

In the darkness, the jewel shines forth, and the impure understanding has become pure. ||1||

ਜਉ ਕਿਰਪਾ ਗੋਬਿੰਦ ਭਈ ॥

When the Lord of the Universe became merciful,

ਸੁਖ ਸੰਪਤਿ ਹਰਿ ਨਾਮ ਫਲ ਪਾਏ ਸਤਿਗੁਰ ਮਿਲਈ ॥੧॥ ਰਹਾਉ ॥

I found peace, wealth and the fruit of the Lord's Name; I have met the True Guru. ||1||Pause||

ਮੋਹਿ ਕਿਰਪਨ ਕਉ ਕੋਇ ਨ ਜਾਨਤ ਸਗਲ ਭਵਨ ਪ੍ਰਗਟਈ ॥

No one knew me, the miserable miser, but now, I have become famous all over the world.

ਸੰਗਿ ਬੈਠਨੋ ਕਹੀ ਨ ਪਾਵਤ ਹੁਣਿ ਸਗਲ ਚਰਣ ਸੇਵਈ ॥੨॥

Before, no one would even sit with me, but now, all worship my feet. ||2||

ਆਢ ਆਢ ਕਉ ਫਿਰਤ ਢੂੰਢਤੇ ਮਨ ਸਗਲ ਤ੍ਰਿਸਨ ਬੁਝਿ ਗਈ ॥

I used to wander in search of pennies, but now, all the desires of my mind are satisfied.

ਏਕੁ ਬੋਲੁ ਭੀ ਖਵਤੋ ਨਾਹੀ ਸਾਧਸੰਗਤਿ ਸੀਤਲਈ ॥੩॥

I could not bear even one criticism, but now, in the Saadh Sangat, the Company of the Holy, I am cooled and soothed. ||3||

ਏਕ ਜੀਹ ਗੁਣ ਕਵਨ ਵਖਾਨੈ ਅਗਮ ਅਗਮ ਅਗਮਈ ॥

What Glorious Virtues of the Inaccessible, Unfathomable, Profound Lord can one mere tongue describe?

ਦਾਸੁ ਦਾਸ ਦਾਸ ਕੋ ਕਰੀਅਹੁ ਜਨ ਨਾਨਕ ਹਰਿ ਸਰਣਈ ॥੪॥੨॥੧੨੪॥

Please, make me the slave of the slave of Your slaves; servant Nanak seeks the Lord's Sanctuary. ||4||2||124||